



ਪੰਜਾਬ ਦੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਕੋਟਿਨ-ਕੋਟਿ ਪ੍ਰਣਾਮ

“ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ, ਦੇਸ਼ ਦੇ ਸੁਤੰਤਰਤਾ ਸੰਗਰਾਮ 'ਚ ਅਹਿਮ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਮਹਾਨ ਯੋਧਿਆਂ ਨੂੰ ਸ਼ਰਧਾਪੂਰਵਕ ਸਤਿਕਾਰ ਭੇਟ ਕਰਦੇ ਹਾਂ।”

ਭਗਵੰਤ ਮਾਨ
ਮੁੱਖ ਮੰਤਰੀ, ਪੰਜਾਬ



ਸਾਡੇ ਯੋਧੇ, ਸਾਡਾ ਮਾਣ



ਕਰਤਾਰ ਸਿੰਘ ਮਾਂਗਟ ਪੁੱਤਰ ਕਪੂਰ ਸਿੰਘ
ਪਿੰਡ ਅਕਾਲਗੜ੍ਹ, ਭਾਦਸ਼, ਜ਼ਿਲ੍ਹਾ ਪਟਿਆਲਾ
ਆਜ਼ਾਦੀ ਸੰਘਰਸ਼ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਆਜ਼ਾਦ ਹਿੰਦ ਫ਼ੌਜ ਵਿੱਚ ਸੇਵਾ ਨਿਭਾਈ। ਆਜ਼ਾਦੀ ਦੀ ਲੜਾਈ ਵਿੱਚ ਪਾਏ ਯੋਗਦਾਨ ਕਾਰਨ ਉਨ੍ਹਾਂ ਨੂੰ ਤਾਮਰ ਪੱਤਰ ਭੇਟ ਕੀਤਾ ਗਿਆ।



ਪਿਆਰਾ ਸਿੰਘ
ਪਿੰਡ ਪਿਆਰਾ ਸਿੰਘ ਵਾਲਾ, ਢੀਂਗੀ, ਨਾਭਾ, ਜ਼ਿਲ੍ਹਾ ਪਟਿਆਲਾ
ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਭਾਰਤ ਫ਼ੌਜ ਅੰਦੋਲਨ ਵਿੱਚ ਭਾਗ ਲਿਆ। ਆਜ਼ਾਦੀ ਦੀ ਲੜਾਈ ਵਿੱਚ ਪਾਏ ਯੋਗਦਾਨ ਕਾਰਨ ਉਨ੍ਹਾਂ ਨੂੰ ਤਾਮਰ ਪੱਤਰ ਭੇਟ ਕੀਤਾ ਗਿਆ।



ਪਿਆਰਾ ਸਿੰਘ ਪੁੱਤਰ ਹਜ਼ਾਰਾ ਸਿੰਘ
ਪਿੰਡ ਧਨੌਰੀ, ਤਹਿ-ਮੋਰਿੰਡਾ, ਜ਼ਿਲ੍ਹਾ ਰੂਪਨਗਰ
ਸ੍ਰੀ ਪਿਆਰਾ ਸਿੰਘ ਪੁੱਤਰ ਹਜ਼ਾਰਾ ਸਿੰਘ ਦੇਸ਼ ਦੀ ਆਜ਼ਾਦੀ ਸੰਗਰਾਮ ਵਿੱਚ ਅੰਗਰੇਜ਼ਾਂ ਦੇ ਵਿਰੁੱਧ ਸੁਭਾਸ਼ ਚੰਦਰ ਬੋਸ ਦੀ ਫ਼ੌਜ ਵਿੱਚ ਚਲੇ ਗਏ, ਉਥੇ ਇਨ੍ਹਾਂ ਨੇ ਆਪਣਾ ਬਹੁਤ ਯੋਗਦਾਨ ਦਿੱਤਾ। ਇਸੇ ਦੌਰਾਨ ਇਨ੍ਹਾਂ ਨੇ ਜਰਮਨ ਦੇ ਨਿਊ ਗੁਨੀਆਂ ਸ਼ਹਿਰ ਵਿੱਚ 7 ਸਾਲ ਕੈਦ ਕੱਟੀ। 1972 ਵਿੱਚ ਮਾਣਯੋਗ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਵੱਲੋਂ ਤਾਮਰ ਪੱਤਰ ਦਿੱਤਾ ਗਿਆ। 2011 ਵਿੱਚ ਇਨ੍ਹਾਂ ਦੀ ਮੌਤ ਹੋ ਗਈ।




ਅਜਮੇਰ ਸਿੰਘ ਪੁੱਤਰ ਮਦਨ ਲਾਲ
ਪਿੰਡ ਪੱਤੋ ਹੀਰਾ ਸਿੰਘ ਵਾਲਾ, ਜ਼ਿਲ੍ਹਾ ਮੋਗਾ
ਸੁਤੰਤਰਤਾ ਸੰਘਰਸ਼ ਦੌਰਾਨ ਬਰਮਾ ਦੀ ਰੰਗੂਨ ਜੇਲ੍ਹ ਵਿੱਚ ਰਹੇ। ਆਜ਼ਾਦੀ ਸੰਘਰਸ਼ ਲਈ ਪਾਏ ਯੋਗਦਾਨ ਬਦਲੇ ਭਾਰਤ ਸਰਕਾਰ ਨੇ ਇਨ੍ਹਾਂ ਨੂੰ ਤਾਮਰ ਪੱਤਰ ਨਾਲ ਸਨਮਾਨਤ ਕੀਤਾ।



ਲਛਮਣ ਸਿੰਘ ਪੁੱਤਰ ਲਾਲ ਸਿੰਘ
ਪਿੰਡ ਬਿੰਦਰ ਕਲਾਂ, ਜ਼ਿਲ੍ਹਾ ਮੋਗਾ
1930 ਵਿੱਚ ਸਿਵਲ ਨਾ-ਫ਼ਰਮਾਨੀ ਲਹਿਰ ਵਿੱਚ ਰਹੇ, 2 ਸਾਲ ਜੇਲ੍ਹ ਕੱਟੀ, 1942 ਦੇ ਅੰਦੋਲਨ ਵਿੱਚ ਭਗੌੜੇ ਕਰਾਰ ਦਿੱਤੇ ਗਏ।



ਗੁਰਬਚਨ ਸਿੰਘ ਪੁੱਤਰ ਪ੍ਰੇਮ ਸਿੰਘ
ਸ਼ਾਹਪੁਰ, ਜ਼ਿਲ੍ਹਾ ਲੁਧਿਆਣਾ
ਗੁਰਬਚਨ ਸਿੰਘ ਜੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਵੱਲੋਂ ਦੇਸ਼ ਦੀ ਆਜ਼ਾਦੀ ਲਈ ਤਿਆਰ ਕੀਤੀ ਆਜ਼ਾਦ ਹਿੰਦ ਫ਼ੌਜ ਸ਼ਾਮਲ ਹੋ ਕੇ ਵੱਡਾ ਯੋਗਦਾਨ ਪਾਇਆ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।




ਕੁੰਢਾ ਸਿੰਘ ਪੁੱਤਰ ਕੇਹਰ ਸਿੰਘ
ਪਿੰਡ ਰੰਘੜਿਆਲਾ, ਜ਼ਿਲ੍ਹਾ ਮਾਨਸਾ
ਕੁੰਢਾ ਸਿੰਘ ਪਿੰਡ ਰੰਘੜਿਆਲਾ ਸੁਭਾਸ਼ ਚੰਦਰ ਬੋਸ ਦੀ ਆਜ਼ਾਦ ਹਿੰਦ ਫ਼ੌਜ ਦਾ ਹਿੱਸਾ ਰਹੇ ਅਤੇ ਜਰਮਨੀ ਅਤੇ ਚੀਨ ਦੀ ਲੜਾਈ ਲੜੇ। ਇਨ੍ਹਾਂ ਨੇ ਕੁਆਲਾਲੰਪੁਰ (ਮਲੇਸ਼ੀਆ) ਵਿਖੇ 6 ਮਹੀਨੇ ਦੀ ਵੀ ਸਜ਼ਾ ਕੱਟੀ। ਇਨ੍ਹਾਂ ਨੂੰ ਤਾਮਰ ਪੱਤਰ ਨਾਲ ਨਿਵਾਜਿਆ ਗਿਆ।



ਪ੍ਰੀਤਮ ਸਿੰਘ ਪੁੱਤਰ ਮਾਧੋ ਸਿੰਘ
ਨੰਗਲ ਲੁਬਾਣਾ (ਕਪੂਰਥਲਾ)
ਪ੍ਰੀਤਮ ਸਿੰਘ ਜੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਵੱਲੋਂ ਦੇਸ਼ ਦੀ ਆਜ਼ਾਦੀ ਲਈ ਤਿਆਰ ਕੀਤੀ ਆਜ਼ਾਦ ਹਿੰਦ ਫ਼ੌਜ ਵਿੱਚ ਸ਼ਾਮਲ ਹੋ ਕੇ ਵੱਡਾ ਯੋਗਦਾਨ ਪਾਇਆ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।



ਅਰਜਨ ਸਿੰਘ ਪੁੱਤਰ ਸੰਤੋਖ ਸਿੰਘ
ਪਿੰਡ ਕੌਰਵਾਲਾ, ਜ਼ਿਲ੍ਹਾ ਮਾਨਸਾ
ਅਰਜਨ ਸਿੰਘ ਪੁੱਤਰ ਸੰਤੋਖ ਸਿੰਘ ਪਿੰਡ ਕੌਰਵਾਲਾ ਵੱਲੋਂ ਸੁਤੰਤਰਤਾ ਸੰਗਰਾਮ ਦੌਰਾਨ ਚਲੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਗਿਆ। ਇਨ੍ਹਾਂ ਨੂੰ ਤਾਮਰ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।



ਹਰਬੰਸ ਸਿੰਘ ਪੁੱਤਰ ਕੇਸਰ ਸਿੰਘ
ਪਿੰਡ ਬੱਲ, ਜ਼ਿਲ੍ਹਾ ਗੁਰਦਾਸਪੁਰ
ਹਰਬੰਸ ਸਿੰਘ ਜੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਵੱਲੋਂ ਦੇਸ਼ ਦੀ ਆਜ਼ਾਦੀ ਲਈ ਤਿਆਰ ਕੀਤੀ ਆਜ਼ਾਦ ਹਿੰਦ ਫ਼ੌਜ ਵਿੱਚ ਸ਼ਾਮਲ ਹੋ ਕੇ ਵੱਡਾ ਯੋਗਦਾਨ ਪਾਇਆ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।



ਅਰਜਨ ਸਿੰਘ ਪੁੱਤਰ ਲਾਲ ਸਿੰਘ
ਪਿੰਡ ਲੋਧੋ, ਜ਼ਿਲ੍ਹਾ ਲੁਧਿਆਣਾ
ਅਰਜਨ ਸਿੰਘ ਜੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਚੱਲੀ ਗਦਰ ਲਹਿਰ ਵਿੱਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।




ਕੁੰਦਨ ਲਾਲ ਪੁੱਤਰ ਦਰਸ਼ਨ ਲਾਲ
ਜ਼ਿਲ੍ਹਾ ਫਿਰੋਜ਼ਪੁਰ
ਕੁੰਦਨ ਲਾਲ ਜੀ ਨੇ ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਲੈਂਦਿਆਂ 1941 ਵਿੱਚ ਸੱਤਿਆ ਗ੍ਰਹਿ, 1942 ਵਿੱਚ ਭਾਰਤ ਫ਼ੌਜ ਅੰਦੋਲਨ ਅਤੇ ਡਿਫ਼ੈਂਸ ਆਫ ਇੰਡੀਆ ਰੂਲਜ਼ ਲਹਿਰ ਵਿੱਚ ਹਿੱਸਾ ਲਿਆ ਅਤੇ ਇਕ ਸਾਲ ਦੀ ਕੈਦ ਵੀ ਕੱਟੀ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।



ਅਮਰ ਨਾਥ ਪੁੱਤਰ ਬੂਆ ਸਿੰਘ
ਪਿੰਡ ਚੌਤਾ, ਜ਼ਿਲ੍ਹਾ ਗੁਰਦਾਸਪੁਰ
ਅਮਰ ਨਾਥ ਜੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਵੱਲੋਂ ਦੇਸ਼ ਦੀ ਆਜ਼ਾਦੀ ਲਈ ਤਿਆਰ ਕੀਤੀ ਆਜ਼ਾਦ ਹਿੰਦ ਫ਼ੌਜ ਵਿੱਚ ਸ਼ਾਮਲ ਹੋ ਕੇ ਵੱਡਾ ਯੋਗਦਾਨ ਪਾਇਆ ਅਤੇ ਉਹ ਨੇਤਾ ਜੀ ਨਾਲ ਪੇਸਟਰ ਜੇਲ੍ਹ ਵਿੱਚ ਵੀ ਰਹੇ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।




ਦੇਵ ਵਰਤ ਸ਼ਰਮਾ ਪੁੱਤਰ ਮੂਲ ਰਾਜ ਸ਼ਰਮਾ
ਜ਼ਿਲ੍ਹਾ ਜਲੰਧਰ
ਦੇਵ ਵਰਤ ਸ਼ਰਮਾ ਜੀ ਨੇ ਅੰਗਰੇਜ਼ਾਂ ਵਿਰੁੱਧ 1942 ਵਿੱਚ ਸ਼ੁਰੂ ਕੀਤੇ ਭਾਰਤ ਫ਼ੌਜ ਅੰਦੋਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।



ਉਜਾਗਰ ਸਿੰਘ ਪੁੱਤਰ ਵਤਨ ਸਿੰਘ
ਪਿੰਡ ਧੂਤ ਕਲਾਂ, ਜ਼ਿਲ੍ਹਾ ਹੁਸ਼ਿਆਰਪੁਰ
ਉਜਾਗਰ ਸਿੰਘ ਜੀ ਦੇਸ਼ ਦੀ ਆਜ਼ਾਦੀ ਲਈ ਨਿਰੰਤਰ ਸੰਘਰਸ਼ਸ਼ੀਲ ਰਹੇ। ਉਹ 8 ਮਹੀਨੇ ਕਲੱਕਤਾ ਜੇਲ੍ਹ ਵਿੱਚ ਰਹੇ। ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਸਦਕਾ ਤਾਮਰ ਪੱਤਰ ਨਾਲ ਸਨਮਾਨਤ ਕੀਤਾ ਗਿਆ।



ਅਜੀਤ ਸਿੰਘ ਪੁੱਤਰ ਰਾਮ ਸਿੰਘ
ਪਿੰਡ ਮਾਰੋਵਾਲ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਐੱਸ. ਬੀ. ਐੱਸ ਨਗਰ
ਸਰਦਾਰ ਅਜੀਤ ਸਿੰਘ ਪੁੱਤਰ ਰਾਮ ਸਿੰਘ ਜੀ ਨੂੰ ਭਾਰਤ ਫ਼ੌਜ ਅੰਦੋਲਨ ਵਿੱਚ ਭਾਗ ਲੈਣ ਦੇ ਦੇਸ਼ ਵਿੱਚ ਡਿਫ਼ੈਂਸ ਆਫ ਇੰਡੀਆ, ਰੂਲ ਆਫ ਆਰਮਡ ਸੈਕਸ਼ਨ 56 ਅਧੀਨ ਜੁਰਮਾਨਾ ਤੇ ਸਜ਼ਾ ਹੋਈ। ਭਾਰਤ ਦੀ ਆਜ਼ਾਦੀ ਦੇ 25ਵੀਂ ਵਰ੍ਹੇਗੰਢ ਮੌਕੇ 1972 ਵਿੱਚ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਆਪ ਜੀ ਨੂੰ ਤਾਮਰ ਪੱਤਰ ਭੇਟ ਕੀਤਾ ਗਿਆ। 15 ਨਵੰਬਰ, 2020 ਨੂੰ ਆਪ ਸਵਰਗ ਸਿਧਾਰ ਗਏ।




ਰਾਮ ਸਿੰਘ ਪੁੱਤਰ ਫਕੀਰ ਸਿੰਘ
ਪਿੰਡ ਗੁਰੂ ਨਾਨਕ ਨਗਰ, ਜ਼ਿਲ੍ਹਾ ਪਠਾਨਕੋਟ
ਸ੍ਰੀ ਰਾਮ ਸਿੰਘ ਜੀ ਦਾ ਜਨਮ 07-07-1977 ਨੂੰ ਕਾਹਨੂਵਾਨ ਵਿਖੇ ਹੋਇਆ। ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦ ਹਿੰਦ ਫ਼ੌਜ ਵਿੱਚ ਸ਼ਾਮਲ ਹੋਏ ਅਤੇ ਕਾਲੇਪਾਣੀ ਦੀ ਜੇਲ੍ਹ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿਖੇ ਬੰਦ ਰਹੇ। ਆਜ਼ਾਦੀ ਦਿਵਸ ਮੌਕੇ ਤਤਕਾਲੀਨ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਜੀ ਵੱਲੋਂ ਤਾਮਰ ਪੱਤਰ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਨ੍ਹਾਂ ਦੀ ਮੌਤ 7/7/2013 ਨੂੰ ਹੋਈ।



ਬਖ਼ਸ਼ਿਸ਼ ਦਾਸ ਪੁੱਤਰ ਗੋਪੀ ਰਾਮ
ਪਿੰਡ ਅਗੰਮਪੁਰ, ਤਹਿਸੀਲ ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਐੱਸ. ਬੀ. ਐੱਸ ਨਗਰ
ਬਖ਼ਸ਼ਿਸ਼ ਦਾਸ ਪੁੱਤਰ ਗੋਪੀਰਾਮ ਦਾ ਜਨਮ 1911 ਵਿੱਚ ਪਿੰਡ ਅਗੰਮਪੁਰ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। ਆਪ ਨੇਤਾ ਜੀ ਸੁਭਾਸ਼ ਚੰਦਰ ਬੋਸ ਵੱਲੋਂ ਬਣਾਈ ਗਈ ਇੰਡੀਅਨ ਨੈਸ਼ਨਲ ਆਰਮੀ ਵਿੱਚ ਭਰਤੀ ਹੋ ਗਏ। ਭਾਰਤ ਦੀ ਆਜ਼ਾਦੀ ਦੇ 25ਵੀਂ ਵਰ੍ਹੇਗੰਢ ਮੌਕੇ 1972 ਵਿੱਚ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਆਪ ਨੂੰ ਤਾਮਰ ਪੱਤਰ ਭੇਟ ਕੀਤਾ ਗਿਆ। ਆਪ 1984 ਵਿੱਚ ਸਵਰਗ ਸਿਧਾਰ ਗਏ।



ਗਿਰਾਧਾਰੀ ਲਾਲ ਪੁੱਤਰ ਕਸ਼ਮੀਰ ਸਿੰਘ
ਪਿੰਡ ਚੌਹਾਨ, ਤਹਿਸੀਲ ਘਰੋਟਾ, ਜ਼ਿਲ੍ਹਾ ਪਠਾਨਕੋਟ
ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦ ਹਿੰਦ ਫ਼ੌਜ ਵਿੱਚ ਸ਼ਾਮਲ ਹੋਏ ਤੇ ਜਾਪਾਨ ਵਿਖੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ। 40ਵੇਂ ਆਜ਼ਾਦੀ ਦਿਵਸ ਮੌਕੇ ਤਤਕਾਲੀਨ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਜੀ ਵੱਲੋਂ ਤਾਮਰ ਪੱਤਰ ਭੇਟ ਕੀਤਾ ਗਿਆ।



ਰੀਸ਼ਾ ਸਿੰਘ ਪੁੱਤਰ ਮੱਘਰ ਸਿੰਘ
ਪਿੰਡ ਪੱਤੋ ਹੀਰਾ ਸਿੰਘ ਵਾਲਾ, ਜ਼ਿਲ੍ਹਾ ਮੋਗਾ
ਕਾਮਾਗਾਟਾਮਾਰੂ ਜੇਲ੍ਹ ਵਿੱਚ ਸੁਭਾਸ਼ ਚੰਦਰ ਬੋਸ ਨਾਲ ਰਹੇ। ਆਜ਼ਾਦੀ ਸੰਘਰਸ਼ ਦੌਰਾਨ ਪਾਏ ਯੋਗਦਾਨ ਬਦਲੇ ਭਾਰਤ ਸਰਕਾਰ ਨੇ ਤਾਮਰ ਪੱਤਰ ਨਾਲ ਸਨਮਾਨਤ ਕੀਤਾ। ਆਪ 27 ਜਨਵਰੀ, 2016 ਨੂੰ ਅਕਾਲ ਚਲਾਣਾ ਕਰ ਗਏ।